



# Punjab Government Gazette

*Published by Authority*

No.14]

CHANDIGARH, FRIDAY, APRIL 4, 2025 (CHAITRA 14, 1947 SAKA)

## PART I

### Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਮੰਡੀ ਸ਼ਾਖਾ)

ਅਧਿਸੂਚਨਾ

ਮਿਤੀ 21 ਮਾਰਚ, 2025

ਨੰ: 1/1/2023-ਮ-5/3889.- ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟਸ ਐਕਟ, 1961 ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਹੋਰਨਾਂ ਸਾਰੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਸ਼੍ਰੀ ਬਲਦੀਪ ਸਿੰਘ ਪੁੱਤਰ ਸ਼੍ਰੀ ਦਿਲਬਾਗ ਸਿੰਘ ਵਾਸੀ ਇਬਰਾਹੀਮਪੁਰ ਥਾਣਾ ਗੜ੍ਹਸੰਕਰ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਐਕਟ ਦੀ ਧਾਰਾ 12(2)(c)(i) ਤਹਿਤ ਪ੍ਰੋਡਿਊਸਰ ਕੈਟਾਗਰੀ ਵਿਚ ਮਾਰਕੀਟ ਕਮੇਟੀ ਗੜ੍ਹਸੰਕਰ ਦਾ ਮੈਂਬਰ ਅਤੇ ਐਕਟ ਦੀ ਧਾਰਾ 16(1) ਤਹਿਤ ਚੇਅਰਮੈਨ ਨਾਮਜ਼ਦ ਕਰਦੇ ਹਨ।

2. ਉਪਰੋਕਤ ਮੈਂਬਰ ਤੋਂ ਇਲਾਵਾ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁਕਤੀ ਨਾ ਹੋਣ ਕਾਰਨ ਨਵ ਨਿਯੁਕਤ ਚੇਅਰਮੈਨ ਕੋਲ ਕੋਰਮ ਪੂਰਾ ਨਾ ਹੋਣ ਕਾਰਨ ਮਾਰਕੀਟ ਕਮੇਟੀ ਦਾ ਕੰਮ ਕਾਜ ਚਲਾਉਣ ਦਾ ਕੋਈ ਅਧਿਕਾਰ ਨਹੀਂ ਰਹਿ ਜਾਂਦਾ ਹੈ। ਇਸ ਲਈ ਜਦੋਂ ਤੱਕ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁਕਤੀ ਨਹੀਂ ਹੋ ਜਾਂਦੀ ਉਦੋਂ ਤੱਕ ਨਵ ਨਾਮਜ਼ਦ ਮੈਂਬਰ/ਚੇਅਰਮੈਨ ਨੂੰ ਧਾਰਾ 12(3) ਤਹਿਤ ਕੰਮ ਕਾਜ ਦੀ ਸ਼ਕਤੀ ਪ੍ਰਦਾਨ ਕੀਤੀ ਜਾਂਦੀ ਹੈ।

ਅਨੁਰਾਗ ਵਰਮਾ

ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।